

ਸੋਰਠਿ ਮਹਲਾ ੫ ॥ ਕਰਣ ਕਰਾਵਣਹਾਰ ਪ੍ਰਭੁ ਦਾਤਾ ਪਾਰਬ੍ਰਹਮ ਪ੍ਰਭੁ ਸੁਆਮੀ ॥ ਸਗਲੇ ਜੀਅ
ਕੀਏ ਦਇਆਲਾ ਸੋ ਪ੍ਰਭੁ ਅੰਤਰਜਾਮੀ ॥੧॥ ਮੇਰਾ ਗੁਰੁ ਹੋਆ ਆਪਿ ਸਹਾਈ ॥ ਸੂਖ ਸਹਜ ਆਨੰਦ
ਮੰਗਲ ਰਸ ਅਚਰਜ ਭਈ ਬਡਾਈ ॥ ਰਹਾਉ ॥ ਗੁਰ ਕੀ ਸਰਣਿ ਪਏ ਭੈ ਨਾਸੇ ਸਾਚੀ ਦਰਗਹ ਮਾਨੇ
॥ ਗੁਣ ਗਾਵਤ ਆਰਾਧਿ ਨਾਮੁ ਹਰਿ ਆਏ ਅਪੁਨੈ ਥਾਨੇ ॥ ੨ ॥ ਜੈ ਜੈ ਕਾਰੁ ਕਰੈ ਸਭ ਉਸਤਤਿ
ਸੰਗਤਿ ਸਾਧ ਪਿਆਰੀ ॥ ਸਦ ਬਲਿਹਾਰਿ ਜਾਉ ਪ੍ਰਭ ਅਪੁਨੇ ਜਿਨਿ ਪੂਰਨ ਪੈਜ ਸਵਾਰੀ ॥ ੩ ॥
ਗੋਸਟਿ ਗਿਆਨੁ ਨਾਮੁ ਸੁਣਿ ਉਧਰੇ ਜਿਨਿ ਜਿਨਿ ਦਰਸਨੁ ਪਾਇਆ ॥ ਭਇਓ ਕ੍ਰਿਪਾਲੁ ਨਾਨਕ ਪ੍ਰਭੁ
ਅਪੁਨਾ ਅਨਦ ਸੇਤੀ ਘਰਿ ਆਇਆ ॥੧॥੧੩॥੧੪॥ {ਪੰਨਾ 615}

ਪਦਅਰਥ:- ਕਰਣਹਾਰ—ਸਭ ਕੁਝ ਕਰ ਸਕਣ ਵਾਲਾ। ਕਰਾਵਣਹਾਰ—(ਜੀਵਾਂ ਪਾਸੋਂ) ਸਭ ਕੁਝ ਕਰਾ ਸਕਣ
ਵਾਲਾ। ਦਾਤਾ—ਦਾਤਾਂ ਦੇਣ ਵਾਲਾ। ਸੁਆਮੀ—ਮਾਲਕ। ਜੀਅ—(ਲਫਜ਼ ‘ਜੀਵ’ ਤੋਂ ਬਹੁ-ਵਚਨ)। ਕੀਏ—
ਪੈਦਾ ਕੀਤੇ। ਅੰਤਰਜਾਮੀ—ਹਰੇਕ ਦੇ ਦਿਲ ਦੀ ਜਾਣਨ ਵਾਲਾ।1।

ਸਹਾਈ—ਮਦਦਗਾਰ। ਸਹਜ—ਆਤਮਕ ਅਡੋਲਤਾ। ਮੰਗਲ—ਖੁਸ਼ੀਆਂ। ਰਸ—ਸੁਆਦ। ਅਚਰਜ—ਹੈਰਾਨ
ਕਰ ਦੇਣ ਵਾਲੀ। ਬਡਾਈ—ਇੱਜ਼ਤ। ਰਹਾਉ।

ਭੈ—{ਲਫਜ਼ ‘ਭਉ’ ਤੋਂ ਬਹੁ-ਵਚਨ}। ਸਾਚੀ—ਸਦਾ ਕਾਇਮ ਰਹਿਣ ਵਾਲੀ। ਮਾਨੇ—ਆਦਰ ਪਾਂਦੇ ਹਨ।
ਆਰਾਧਿ—ਸਿਮਰ ਕੇ। ਅਪੁਨੈ ਥਾਨੇ—ਉਸ ਥਾਂ ਤੇ ਜਿਥੋਂ ਕੋਈ ਵਿਕਾਰ ਭਟਕਣਾ ਵਿਚ ਨਹੀਂ ਪਾ ਸਕਦਾ।2।

ਜੈ ਜੈਕਾਰੁ—ਵਡਿਆਈ, ਆਦਰ-ਮਾਣ। ਸਭ—ਸਾਰੀ ਲੁਕਾਈ। ਉਸਤਤਿ—ਸੋਭਾ। ਸਾਧ—ਗੁਰੂ। ਸਦ—ਸਦਾ।
ਬਲਿਹਾਰਿ ਜਾਉ—ਮੈਂ ਸਦਕੇ ਜਾਂਦਾ ਹਾਂ (ਜਾਉਂ)! ਜਿਨਿ—ਜਿਸ (ਪ੍ਰਭੂ) ਨੇ। ਪੈਜ—ਇੱਜ਼ਤ।3।

ਗੋਸਟਿ—ਮਿਲਾਪ। ਗਿਆਨੁ—ਆਤਮਕ ਜੀਵਨ ਦੀ ਸੂਝ। ਸੁਣਿ—ਸੁਣ ਕੇ। ਉਧਾਰੇ—ਵਿਕਾਰਾਂ ਤੋਂ ਬਚ ਜਾਂਦੇ
ਹਨ। ਜਿਨਿ ਜਿਨਿ—ਜਿਸ ਮਨੁੱਖ ਨੇ। ਸੇਤੀ—ਨਾਲ। ਘਰਿ—ਘਰ ਵਿਚ, ਹਿਰਦੇ-ਘਰ ਵਿਚ।4।

ਅਰਥ:- ਹੇ ਭਾਈ! ਮੇਰਾ ਗੁਰੂ (ਜਿਸ ਮਨੁੱਖ ਦਾ) ਮਦਦਗਾਰ ਆਪ ਬਣਦਾ ਹੈ, ਉਸ ਮਨੁੱਖ ਦੇ ਅੰਦਰ ਆਤਮਕ
ਅਡੋਲਤਾ ਦੇ ਸੁਖ ਆਨੰਦ ਖੁਸ਼ੀਆਂ ਤੇ ਸੁਆਦ ਉੱਘੜ ਪੈਂਦੇ ਹਨ। ਉਸ ਮਨੁੱਖ ਨੂੰ (ਲੋਕ ਪਰਲੋਕ ਵਿਚ) ਐਸੀ
ਇੱਜ਼ਤ ਮਿਲਦੀ ਹੈ ਕਿ ਹੈਰਾਨ ਹੋ ਜਾਈਦਾ ਹੈ। ਰਹਾਉ।

(ਹੇ ਭਾਈ! ਜਿਸ ਮਨੁੱਖ ਦਾ ਸਹਾਈ ਗੁਰੂ ਬਣ ਜਾਂਦਾ ਹੈ, ਉਸ ਨੂੰ ਨਿਸਚਾ ਹੋ ਜਾਂਦਾ ਹੈ ਕਿ) ਪਰਮਾਤਮਾ ਸਭ ਕੁਝ
ਕਰ ਸਕਣ ਵਾਲਾ ਹੈ (ਜੀਵਾਂ ਪਾਸੋਂ) ਸਭ ਕੁਝ ਕਰਾ ਸਕਣ ਵਾਲਾ ਹੈ, ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ, ਸਭ
ਦਾ ਮਾਲਕ ਹੈ, ਸਾਰੇ ਜੀਵ ਉਸੇ ਦਇਆ-ਦੇ-ਘਰ ਪ੍ਰਭੂ ਨੇ ਪੈਦਾ ਕੀਤੇ ਹੋਏ ਹਨ, ਉਹ ਪ੍ਰਭੂ ਹਰੇਕ ਦੇ ਦਿਲ ਦੀ
ਜਾਣਨ ਵਾਲਾ ਹੈ।1।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਸਰਨ ਆ ਪੈਂਦੇ ਹਨ, ਉਹਨਾਂ ਦੇ ਸਾਰੇ ਡਰ ਦੂਰ ਹੋ ਜਾਂਦੇ ਹਨ, ਸਦਾ-ਥਿਰ ਰਹਿਣ
ਵਾਲੇ ਪ੍ਰਭੂ ਦੀ ਹਜ਼ੂਰੀ ਵਿਚ ਉਹਨਾਂ ਨੂੰ ਆਦਰ ਮਿਲਦਾ ਹੈ। ਪਰਮਾਤਮਾ ਦੀ ਸਿਫਤਿ-ਸਾਲਾਹ ਦੇ ਗੀਤ ਗਾ ਕੇ
ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਉਹ ਆਪਣੇ (ਉਸ ਹਿਰਦੇ-) ਥਾਂ ਵਿਚ ਆ ਟਿਕਦੇ ਹਨ (ਜਿਥੋਂ ਕੋਈ
ਵਿਕਾਰ ਉਹਨਾਂ ਨੂੰ ਕੱਢ ਕੇ ਭਟਕਣਾ ਵਿਚ ਨਹੀਂ ਪਾ ਸਕਦਾ)।2।

ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਦੀ ਸੰਗਤਿ ਪਿਆਰੀ ਲੱਗਣ ਲੱਗ ਪੈਂਦੀ ਹੈ, ਸਾਰੀ ਲੁਕਾਈ ਉਸ ਦੀ ਵਡਿਆਈ
ਕਰਦੀ ਹੈ, ਸੋਭਾ ਕਰਦੀ ਹੈ। ਹੇ ਭਾਈ! ਮੈਂ (ਭੀ) ਆਪਣੇ ਪ੍ਰਭੂ ਤੋਂ ਸਦਾ ਸਦਕੇ ਜਾਂਦਾ ਹਾਂ ਜਿਸ ਨੇ (ਮੈਨੂੰ ਗੁਰੂ ਦੀ
ਸਰਨ ਪਾ ਕੇ) ਮੇਰੀ ਇੱਜ਼ਤ ਪੂਰੇ ਤੌਰ ਤੇ ਰੱਖ ਲਈ ਹੈ।3।

ਹੇ ਭਾਈ! ਜਿਸ ਜਿਸ ਮਨੁੱਖ ਨੇ (ਗੁਰੂ ਦਾ) ਦਰਸਨ ਕੀਤਾ ਹੈ, ਉਹਨਾਂ ਨੂੰ ਪ੍ਰਭੂ ਦਾ ਮਿਲਾਪ ਪ੍ਰਾਪਤ ਹੋ ਗਿਆ, ਉਹਨਾਂ ਨੂੰ ਆਤਮਕ ਜੀਵਨ ਦੀ ਸੂਝ ਪ੍ਰਾਪਤ ਹੋ ਗਈ, ਪ੍ਰਭੂ ਦਾ ਨਾਮ ਸੁਣ ਸੁਣ ਕੇ ਉਹ ਮਨੁੱਖ (ਵਿਕਾਰਾਂ ਦੇ ਹੱਲਿਆਂ ਤੋਂ) ਬਚ ਗਏ। ਹੇ ਨਾਨਕ! ਜਿਸ ਮਨੁੱਖ ਉਤੇ ਪਿਆਰਾ ਪ੍ਰਭੂ ਦਇਆਵਾਨ ਹੋਇਆ ਉਹ ਮਨੁੱਖ ਆਤਮਕ ਅਨੰਦ ਨਾਲ ਪ੍ਰਭੂ-ਚਰਨਾਂ ਵਿਚ ਲੀਨ ਹੋ ਗਿਆ।4।13। 24।